

ਗਉੜੀ ਮਹਲਾ ੫ ॥

Gauree, Fifth Mehl:

ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥

My mind longs for that Friend, who shall stand by me in the beginning, in the middle and in the end. ||1||

ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥

The Lord's Love goes with us forever.

ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥

The Perfect and Merciful Lord cherishes all. ||1||Pause||

ਬਿਨਸਤ ਨਾਹੀ ਛੋਡਿ ਨ ਜਾਇ ॥

He shall never perish, and He shall never abandon me.

ਜਹ ਪੇਖਾ ਤਹ ਰਹਿਆ ਸਮਾਇ ॥੨॥

Wherever I look, there I see Him pervading and permeating. ||2||

ਸੁੰਦਰੁ ਸੁਖੜੁ ਚਤੁਰੁ ਜੀਅ ਦਾਤਾ ॥

He is Beautiful, All-knowing, the most Clever, the Giver of life.

ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥

God is my Brother, Son, Father and Mother. ||3||

ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥

He is the Support of the breath of life; He is my Wealth.

ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥

Abiding within my heart, He inspires me to enshrine love for Him. ||4||

ਮਾਇਆ ਸਿਲਕ ਕਾਟੀ ਗੋਪਾਲਿ ॥

The Lord of the World has cut away the noose of Maya.

ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥

He has made me His own, blessing me with His Glance of Grace. ||5||

ਸਿਮਰਿ ਸਿਮਰਿ ਕਾਟੇ ਸਭਿ ਰੋਗ ॥

Remembering, remembering Him in meditation, all diseases are healed.

ਚਰਣ ਧਿਆਨ ਸਰਬ ਸੁਖ ਭੋਗ ॥੬॥

Meditating on His Feet, all comforts are enjoyed. ||6||

ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥

The Perfect Primal Lord is Ever-fresh and Ever-young.

ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥

The Lord is with me, inwardly and outwardly, as my Protector. ||7||

ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਚੀਨ ॥੮॥੧੧॥

Says Nanak, that devotee who realizes the state of the Lord, Har, Har, is blessed with the treasure of the Naam. ||8||11||